

ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ
ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥੧॥ ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ
ਨ ਗਣਈ ਰਾਖੈ ਬਾਲ ਗੁਪਾਲਾ ॥ ੧॥ ਰਹਾਉ ॥ ਹਰਿ ਨਾਮੁ ਰਿਦੈ ਉਰਿ ਧਾਰੇ ॥ ਤਿਨਿ ਸਭੇ ਥੋਕ
ਸਵਾਰੇ ॥ ਗੁਰਿ ਪੂਰੈ ਤੁਸਿ ਦੀਆ ॥ ਫਿਰਿ ਨਾਨਕ ਦੂਖੁ ਨ ਥੀਆ ॥੧॥੧॥੮੫॥ {ਪੰਨਾ 629}

ਪਦਅਰਥ:- ਰਿਦੈ—ਹਿਰਦੇ ਵਿਚ। ਘਰਿ—ਹਿਰਦੇ-ਘਰ ਵਿਚ, ਪ੍ਰਭੂ-ਚਰਨਾਂ ਵਿਚ। ਸਹੀ ਸਲਾਮਤਿ—ਆਤਮਕ
ਜੀਵਨ ਦੀ ਰਾਸਿ-ਪੁੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ। ਸੰਸਾਰੇ—ਸੰਸਾਰ ਵਿਚ (ਵਿਚਰਦਿਆਂ), ਦੁਨੀਆ ਦੀ
ਕਿਰਤ-ਕਾਰ ਕਰਦਿਆਂ। ਗੁਰਿ—ਗੁਰੂ ਨੇ। ਲੈ—ਲੈ ਕੇ, (ਉਸ ਦੀ) ਬਾਂਹ ਫੜ ਕੇ।

ਗਣਤ—ਲੇਖਾ। ਨ ਗਣਈ—ਨਹੀਂ ਗਿਣਦਾ। ਗੁਪਾਲਾ—ਸ੍ਰਿਸ਼ਟੀ ਦਾ ਪਾਲਕ ਪ੍ਰਭੂ। 1। ਰਹਾਉ।

ਰਿਦੈ—ਹਿਰਦੇ ਵਿਚ। ਉਰਿ—ਹਿਰਦੇ ਵਿਚ। ਤਿਨਿ—ਉਸ ਮਨੁੱਖ ਨੇ। ਸਭੇ ਥੋਕ—ਸਾਰੀਆਂ ਚੀਜ਼ਾਂ, ਸਾਰੇ
ਆਤਮਕ ਗੁਣ। ਤੁਸਿ—ਤੁੱਠ ਕੇ, ਪ੍ਰਸੰਨ ਹੋ ਕੇ। ਨ ਥੀਆ—ਨਾਹ ਹੋਇਆ। 2।

ਅਰਥ:- ਹੇ ਸੰਤ ਜਨੋ! ਮੇਰਾ ਪ੍ਰਭੂ (ਆਪਣੇ ਸੇਵਕਾਂ ਉਤੇ) ਸਦਾ ਹੀ ਦਇਆਵਾਨ ਰਹਿੰਦਾ ਹੈ। ਪ੍ਰਭੂ ਆਪਣੇ ਭਗਤਾਂ
ਦੇ ਕਰਮਾਂ ਦਾ ਲੇਖਾ ਨਹੀਂ ਵਿਚਾਰਦਾ, (ਕਿਉਂਕਿ) ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਬੱਚਿਆਂ ਵਾਂਗ (ਸੇਵਕਾਂ ਨੂੰ ਵਿਕਾਰਾਂ
ਤੋਂ) ਬਚਾਈ ਰੱਖਦਾ ਹੈ (ਇਸ ਕਰਕੇ ਉਹਨਾਂ ਦਾ ਵਿਕਾਰਾਂ ਦਾ ਲੇਖਾ ਕੋਈ ਰਹਿ ਹੀ ਨਹੀਂ ਜਾਂਦਾ)। 1। ਰਹਾਉ।

ਹੇ ਸੰਤ ਜਨੋ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਮਨੁੱਖ ਆਪਣੀ
ਆਤਮਕ ਜੀਵਨ ਦੀ ਰਾਸਿ-ਪੁੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ।
ਦੁਨੀਆ ਦੀ ਕਿਰਤ-ਕਾਰ ਕਰਦਿਆਂ ਭੀ (ਉਸ ਦੇ ਮਨ ਵਿਚ ਮਾਇਆ ਵਲੋਂ) ਸੰਤੋਖ ਬਣਿਆ ਰਹਿੰਦਾ ਹੈ। ਪੂਰੇ
ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੁੰਦਾ ਹੈ। 1।

ਹੇ ਸੰਤ ਜਨੋ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ (ਯਕੀਨ ਜਾਣੇ) ਉਸ
ਨੇ ਆਪਣੇ ਸਾਰੇ ਆਤਮਕ ਗੁਣ ਸੋਹਣੇ ਬਣਾ ਲਏ ਹਨ। ਹੇ ਨਾਨਕ! ਪੂਰੇ ਗੁਰੂ ਨੇ (ਜਿਸ ਮਨੁੱਖ ਨੂੰ) ਪ੍ਰਸੰਨ ਹੋ ਕੇ
ਨਾਮ ਦੀ ਦਾਤਿ ਬਖਸ਼ੀ, ਉਸ ਨੂੰ ਮੁੜ ਕਦੇ ਕੋਈ ਦੁੱਖ ਪੋਹ ਨਾਹ ਸਕਿਆ। 2। 21। 85।